

ਸਹਿਕਾਰੀ ਸਭਾਵਾਂ ਵੱਲੋਂ ਬੀਤੇ ਦਿਨ 5 ਲੱਖ ਰੁਪਏ ਦਾ ਘਰੇਲੂ ਵਰਤੋਂ ਵਿੱਚ ਆਉਣ ਵਾਲਾ ਸਮਾਨ ਕਰਵਾਇਆ ਗਿਆ ਮੁਹੱਈਆ

ਵੇਰਕਾ ਵੱਲੋਂ 118894 ਲਿਟਰ ਦੁੱਧ ਦੀ ਕਿਸਾਨਾਂ ਤੋਂ ਕੀਤੀ ਗਈ ਖਰੀਦ

ਬਠਿੰਡਾ, 11 ਮਈ ( ) : ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸ਼੍ਰੀ ਅਨਿੱਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤਾਲਾਬੰਦੀ ਦੇ ਦੌਰਾਨ ਜ਼ਿਲੇ ਅੰਦਰ ਬੀਤੇ ਸਿਰਫ਼ 1 ਦਿਨ ਵਿੱਚ 5 ਲੱਖ ਰੁਪਏ ਦਾ ਘਰੇਲੂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਸਮਾਨ (ਖਾਣ-ਪੀਣ ਦਾ ਸਮਾਨ) ਲੋਕਾਂ ਨੂੰ ਮੁਹੱਈਆ ਕਰਵਾਇਆ ਗਿਆ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਅਨਿੱਲ ਕੁਮਾਰ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਜ਼ਿਲੇ ਦੇ ਲੋਕਾਂ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਸਮਾਨ ਜਿਵੇਂ ਕਿ ਘਿਓ, ਦਾਲਾਂ, ਤੇਲ, ਖੰਡ ਆਦਿ ਘਰ-ਘਰ ਪਹੁੰਚਾਇਆ ਗਿਆ ਉਥੇ ਹੀ 3 ਲੱਖ ਰੁਪਏ ਦੀ ਖਾਦ ਵੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਬੀਤੇ ਕੱਲ 1 ਦਿਨ ਵਿੱਚ ਵੇਚੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਵੇਰਕਾ ਮਿਲਕ ਪਲਾਂਟ ਬਠਿੰਡਾ ਵੱਲੋਂ 118894 ਲਿਟਰ ਦੁੱਧ ਦੀ ਖਰੀਦ ਕਿਸਾਨਾਂ ਤੋਂ ਕੀਤੀ ਗਈ ਅਤੇ 45066 ਲਿਟਰ ਦੁੱਧ ਦੀ ਸਪਲਾਈ ਆਮ ਲੋਕਾਂ ਨੂੰ ਆਪਣੀਆਂ ਵੈਨਾਂ ਆਦਿ ਰਾਹੀਂ ਉਨ੍ਹਾਂ ਦੇ ਦਰਾਂ ਤੱਕ ਮੁਹੱਈਆ ਕਰਵਾਈ ਗਈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ 4741 ਕਿਲੋ ਦਹੀਂ, 755 ਕਿਲੋ ਪਨੀਰ, 7296 ਲਿਟਰ ਲੱਸੀ ਅਤੇ ਘਿਓ ਦੀ ਸਪਲਾਈ ਵੀ ਆਮ ਜਨਤਾ ਨੂੰ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈਡ ਬਠਿੰਡਾ ਵੱਲੋਂ 4 ਟਨ ਘਿਓ, 5000 ਰੁਪਏ ਦਾ ਕਰਿਆਨੇ ਦਾ ਸਮਾਨ, 600 ਟਨ ਖਾਦ ਅਤੇ 10 ਟਨ ਕੈਟਲ ਫੀਡ ਵੀ ਵੇਚੀ ਗਈ।

I/23739/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ

### ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਕੀਤਾ ਜਾਵੇ ਪ੍ਰੋਹਾ

ਬਠਿੰਡਾ, 11 ਮਈ ( ) : ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇੱਥੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਗੰਧਲਾ ਹੁੰਦਾ ਹੈ ਉਥੇ ਮਨੁੱਖੀ ਜਾਨਾਂ ਵੀ ਖਤਰੇ ਵਿੱਚ ਪੈਂਦੀਆਂ ਹਨ।

ਖੇਤੀਬਾੜੀ ਅਫ਼ਸਰ ਡਾ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਧੂੰਏਂ ਨਾਲ ਮਨੁੱਖੀ ਫੇਫੜਿਆਂ ਤੇ ਬੁਰਾ ਅਸਰ ਪੈਂਦਾ ਹੈ ਜਿਸ ਨਾਲ ਸਾਹ ਦੀਆਂ ਬੀਮਾਰੀਆਂ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਰਹਿੰਦ-ਖੂੰਹਦ ਦੇ ਧੂੰਏਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

I/23738/2020